

ਸੋਰਠਿ ਮਹਲਾ ੫ ਘਰੁ ੧ ॥

Sorat'h, Fifth Mehl, First House:

ਜਾ ਕੈ ਹਿਰਦੈ ਵਸਿਆ ਤੂ ਕਰਤੇ ਤਾ ਕੀ ਤੈਂ ਆਸ ਪੁਜਾਈ ॥

O Creator Lord, You fulfill the desires of those, within whose heart You abide.

ਦਾਸ ਅਪੁਨੇ ਕਉ ਤੂ ਵਿਸਰਹਿ ਨਾਹੀ ਚਰਣ ਧੂਰਿ ਮਨਿ ਭਾਈ ॥੧॥

Your slaves do not forget You; the dust of Your feet is pleasing to their minds. ||1||

ਤੇਰੀ ਅਕਥ ਕਥਾ ਕਥਨੁ ਨ ਜਾਈ ॥

Your Unspoken Speech cannot be spoken.

ਗੁਣ ਨਿਧਾਨ ਸੁਖਦਾਤੇ ਸੁਆਮੀ ਸਭ ਤੇ ਉਚ ਬਡਾਈ ॥ ਰਹਾਉ ॥

O treasure of excellence, Giver of peace, Lord and Master, Your greatness is the highest of all. ||Pause||

ਸੋ ਸੋ ਕਰਮ ਕਰਤ ਹੈ ਪ੍ਰਾਣੀ ਜੈਸੀ ਤੁਮ ਲਿਖਿ ਪਾਈ ॥

The mortal does those deeds, and those alone, which You ordained by destiny.

ਸੇਵਕ ਕਉ ਤੁਮ ਸੇਵਾ ਦੀਨੀ ਦਰਸਨੁ ਦੇਖਿ ਅਘਾਈ ॥੨॥

Your servant, whom You bless with Your service, is satisfied and fulfilled, beholding the Blessed Vision of Your Darshan. ||2||

ਸਰਬ ਨਿਰੰਤਰਿ ਤੁਮਹਿ ਸਮਾਨੇ ਜਾ ਕਉ ਤੁਧੁ ਆਪਿ ਬੁਝਾਈ ॥

You are contained in all, but he alone realizes this, whom You bless with understanding.

ਗੁਰ ਪਰਸਾਦਿ ਮਿਟਿਓ ਅਗਿਆਨਾ ਪ੍ਰਗਟ ਭਏ ਸਭ ਠਾਈ ॥੩॥

By Guru's Grace, his spiritual ignorance is dispelled, and he is respected everywhere. ||3||

ਸੋਈ ਗਿਆਨੀ ਸੋਈ ਧਿਆਨੀ ਸੋਈ ਪੁਰਖੁ ਸੁਭਾਈ ॥

He alone is spiritually enlightened, he alone is a meditator, and he alone is a man of good nature.

ਕਹੁ ਨਾਨਕ ਜਿਸੁ ਭਏ ਦਇਆਲਾ ਤਾ ਕਉ ਮਨ ਤੇ ਬਿਸਰਿ ਨ ਜਾਈ ॥੪॥੮॥

Says Nanak, one unto whom the Lord becomes Merciful, does not forget the Lord from his mind. ||4||8||